



Punjab Government Gazette

Published by Authority

No. 39] CHANDIGARH, FRIDAY, SEPTEMBER 25, 2020 (ASVINA 3, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ

(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 18 ਸਤੰਬਰ, 2020

ਨੰ: 10/10/2020-3ਅਦਾ2/2666.- ਸ਼੍ਰੀ ਤੇਜਿੰਦਰ ਸਿੰਘ ਪੁੱਤਰ ਸ਼੍ਰੀ ਹਰਬੰਸ ਸਿੰਘ, ਉਪ ਜ਼ਿਲ੍ਹਾ ਅਟਾਰਨੀ (ਪੀ.ਏ.) ਬਠਿੰਡਾ ਨੂੰ ਆਪਣੀ 58 ਸਾਲ 06 ਮਹੀਨੇ ਦੀ ਵੱਧ ਵਰ੍ਹਾਂ ਉਮਰ ਪੂਰੀ ਕਰਨ ਉਪਰੰਤ ਪੰਜਾਬ ਸਰਕਾਰ, ਵਿੱਤ ਵਿਭਾਗ (ਵਿੱਤ ਪ੍ਰਸ਼ੋਨਲ-2 ਸ਼ਾਖਾ) ਦੇ ਪੱਤਰ ਨੰ: 22/2/2012-3ਐਫ.ਪੀ.2/237, ਮਿਤੀ 02-03-2020 ਅਨੁਸਾਰ ਮਿਤੀ 30-9-2020 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜ਼ਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇਨਕੁਆਰੀ ਆਦਿ ਚਲਦੀ ਰਹੇਗੀ ਅਤੇ ਇਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿਚੋਂ ਕੀਤੀ ਜਾਵੇਗੀ।

ਚੰਡੀਗੜ੍ਹ

ਮਿਤੀ 5 ਸਤੰਬਰ, 2020

ਸਤੀਸ਼ ਚੰਦਰਾ, ਆਈ.ਏ.ਐਸ.

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ

ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।